



Punjab Government Gazette

Published by Authority

No. 39]

CHANDIGARH, FRIDAY, SEPTEMBER 29, 2023 (ASVINA 7, 1945 SAKA)

PART III

Notifications by High Court ; Labour Commissioner ; Advertisements ;

Director of Lotteries, Punjab and Notices, etc.

ਕਿਰਤ ਵਿਭਾਗ, ਪੰਜਾਬ
ਦਫ਼ਤਰ, ਕਿਰਤ ਕਮਿਸ਼ਨਰ, ਪੰਜਾਬ
ਅਧਿਸੂਚਨਾ

ਮਿਤੀ 18 ਅਗਸਤ, 2023

ਨੰ.ਵਲ/2023/9887.—ਕਿਉਂ ਜੋ ਉਦਯੋਗਿਕ ਵਿਵਾਦ ਐਕਟ, 1947 ਸੈਂਟਰਲ ਐਕਟ ਨੰ.14/1947 ਦੇ ਪਹਿਲੇ ਅਨੁਸ਼ੇਦ ਵਿੱਚ ਲੜੀ ਨੰ. 6 ਤੇ “ਫੂਡਸਟਾਫਸ” ਨੂੰ ਲੋਕ ਉਪਯੋਗੀ ਸੇਵਾ ਘੋਸ਼ਿਤ ਕਰਨ ਲਈ ਸ਼ਾਮਲ ਕੀਤਾ ਹੋਇਆ ਹੈ। ਜਿਵੇਂ ਕਿ ਪੰਜਾਬ ਸਰਕਾਰ ਸੰਤੁਸ਼ਟ ਹੈ ਅਤੇ ਲੋਕ ਹਿੱਤ ਮੰਗ ਕਰਦਾ ਹੈ ਕਿ ਮੈਸ: ਹਿੰਦੂਸਤਾਨ ਯੂਨੀਲੀਵਰ ਲਿਮ: ਪਟਿਆਲਾ ਰੋਡ, ਨਾਭਾ ਨੂੰ ਉਕਤ ਐਕਟ ਦੇ ਮੰਤਵ ਲਈ ਲੋਕ ਉਪਯੋਗੀ ਸੇਵਾ ਘੋਸ਼ਿਤ ਕੀਤਾ ਜਾਵੇ।

ਇਸ ਲਈ ਉਦਯੋਗਿਕ ਵਿਵਾਦ ਐਕਟ, 1947 ਦੀ ਧਾਰਾ-2 ਦੇ ਖੰਡ (ਐਨ) ਦੇ ਉਪ ਖੰਡ (vi) ਅਧੀਨ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਨੰ. ਐਸ.ਐਸ.ਓ.88/ਸੀ.ਏ/14/1947/ਐਸ-39/2012 ਮਿਤੀ 26.10.2012 ਰਾਹੀਂ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਸਰਕਾਰ ਪ੍ਰਸੰਨਤਾ ਪੂਰਵਕ ਉਕਤ ਐਕਟ ਦੇ ਮੰਤਵ ਅਨੁਸਾਰ ਮੈਸ: ਹਿੰਦੂਸਤਾਨ ਯੂਨੀਲੀਵਰ ਲਿਮ: ਪਟਿਆਲਾ ਰੋਡ ਨਾਭਾ ਨੂੰ ਅਧਿਸੂਚਨਾ ਦੇ ਸਰਕਾਰੀ ਗਜ਼ਟ ਵਿੱਚ ਛੱਪਣ ਦੀ ਮਿਤੀ ਤੋਂ ਅਗਲੇ 6 ਮਹੀਨਿਆਂ ਲਈ ਲੋਕ ਉਪਯੋਗੀ ਸੇਵਾ ਕਰਾਰ ਦਿੰਦੀ ਹੈ।

ਮਿਤੀ 2 ਅਗਸਤ, 2023

ਮੋਨਾ ਪੁਰੀ,
ਵਧੀਕ ਕਿਰਤ ਕਮਿਸ਼ਨਰ, ਪੰਜਾਬ।

2931/9-2023/Pb. Govt. Press, S.A.S. Nagar